

ਪ੍ਰਭਾਤੀ ॥

Prabhaatee:

ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥

If the Lord Allah lives only in the mosque, then to whom does the rest of the world belong?

ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥

According to the Hindus, the Lord's Name abides in the idol, but there is no truth in either of these claims. ||1||

ਅਲਹੁ ਰਾਮ ਜੀਵਉ ਤੇਰੇ ਨਾਈ ॥

O Allah, O Raam, I live by Your Name.

ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥

Please show mercy to me, O Master. ||1||Pause||

ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹੁ ਮੁਕਾਮਾ ॥

The God of the Hindus lives in the southern lands, and the God of the Muslims lives in the west.

ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥

So search in your heart - look deep into your heart of hearts; this is the home and the place where God lives. ||2||

ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥

The Brahmins observe twenty-four fasts during the year, and the Muslims fast during the month of Ramadaan.

ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥

The Muslims set aside eleven months, and claim that the treasure is only in the one month. ||3||

ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥

What is the use of bathing at Orissa? Why do the Muslims bow their heads in the mosque?

ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥

If someone has deception in his heart, what good is it for him to utter prayers? And what good is it for him to go on pilgrimage to Mecca? ||4||

ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮਾਰੇ ॥

You fashioned all these men and women, Lord. All these are Your Forms.

ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥

Kabeer is the child of God, Allah, Raam. All the Gurus and prophets are mine.
॥5॥

ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥

Says Kabeer, listen, O men and women: seek the Sanctuary of the One.

ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥

Chant the Naam, the Name of the Lord, O mortals, and you shall surely be carried across. ॥6॥2॥